

 Print Page

## Sri Guru Granth Sahib

Displaying 1265 of

ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥

Jan Naanak Ko Prabh Kirapaa Dhhaaree Bikh Ddubadhaa Kaadt Laeiaa ||4||6||

God has showered His Mercy on servant Nanak; He has lifted him up, and rescued him from the ocean of poison. ||4||6||

ਮਲਾਰ (ਮਃ ੪) (੬) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧  
Raag Malar Guru Ram Das

ਮਲਾਰ ਮਹਲਾ ੪ ॥

Malaar Mehalaa 4 ॥

Malaar, Fourth Mehl:

ਮਲਾਰ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੨੬੫

ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥

Gur Parasaadhee Anmrith Nehee Peeaa Thrisanaa Bhookh N Jaaee ॥

Those who do not drink in the Ambrosial Nectar by Guru's Grace - their thirst and hunger are not relieved.

ਮਲਾਰ (ਮਃ ੪) (੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੨  
Raag Malar Guru Ram Das

ਮਨਮੁਖ ਮੂੜੁ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥

Manamukh Moorrh Jalath Ahankaaree Houmai Vich Dhukh Paaee ॥

The foolish self-willed manmukh burns in the fire of egotistical pride; he suffers painfully in egotism.

ਮਲਾਰ (ਮਃ ੪) (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੨  
Raag Malar Guru Ram Das

ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥

Aavath Jaath Birathhaa Janam Gavaaeiaa Dhukh Laagai Pashhuthaaee ॥

Coming and going, he wastes his life uselessly; afflicted with pain, he regrets and repents.

ਮਲਾਰ (ਮਃ ੪) (੭) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੩  
Raag Malar Guru Ram Das

ਜਿਸ ਤੇ ਉਪਜੇ ਤਿਸਹਿ ਨ ਚੇਤਹਿ ਪ੍ਰਿਗੁ ਜੀਵਣੁ ਪ੍ਰਿਗੁ ਖਾਈ ॥੧॥

Jis Thae Oupajae Thisehi N Chaethehi Dhhrig Jeevan Dhhrig Khaaee ||1||

He does not even think of the One, from whom he originated. Cursed is his life, and cursed is his food. ||1||

ਮਲਾਰ (ਮਃ ੪) (੭) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੪

*Raag Malar Guru Ram Das*

ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥

Praanee Guramukh Naam Dhhiaaee ||

O mortal, as Gurmukh, meditate on the Naam, the Name of the Lord.

ਮਲਾਰ (ਮਃ ੪) (੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੪

*Raag Malar Guru Ram Das*

ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥੧॥ ਰਹਾਉ ॥

Har Har Kirapaa Karae Gur Maelae Har Har Naam Samaaee ||1|| Rehaao ||

The Lord, Har, Har, in His Mercy leads the mortal to meet the Guru; he is absorbed in the Name of the Lord, Har, Har. ||1||Pause||

ਮਲਾਰ (ਮਃ ੪) (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੫

*Raag Malar Guru Ram Das*

ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥

Manamukh Janam Bhaeiaa Hai Birathhaa Aavath Jaath Lajaaee ||

The life of the self-willed manmukh is useless; he comes and goes in shame.

ਮਲਾਰ (ਮਃ ੪) (੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੫

*Raag Malar Guru Ram Das*

ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥

Kaam Krodhh Ddoobae Abhimaanee Houmai Vich Jal Jaaee ||

In sexual desire and anger, the proud ones are drowned. They are burnt in their egotism.

ਮਲਾਰ (ਮਃ ੪) (੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੬

*Raag Malar Guru Ram Das*

ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥

Thin Sidhh N Budhh Bhee Math Madhhim Lobh Lehar Dhukh Paaee ||

They do not attain perfection or understanding; their intellect is dimmed. Tossed by the waves of greed, they suffer in pain.

ਮਲਾਰ (ਮਃ ੪) (੭) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੬

*Raag Malar Guru Ram Das*

ਗੁਰ ਬਿਹੁਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥੨॥

Gur Bihoon Mehaha Dhukh Paaeiaa Jam Pakarae Bilalaaee ||2||

Without the Guru, they suffer in terrible pain. Seized by Death, they weep and wail. ||2||

ਮਲਾਰ (ਮਃ ੪) (੭) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੭

*Raag Malar Guru Ram Das*

ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥

Har Kaa Naam Agochar Paaeiaa Guramukh Sehaj Subhaaee ||

As Gurmukh, I have attained the Unfathomable Name of the Lord, with intuitive peace and poise.

ਮਲਾਰ (ਮਃ ੪) (੭) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੮

*Raag Malar Guru Ram Das*

ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥

Naam Nidhhaan Vasiaa Ghatt Anthar Rasanaa Har Gun Gaaee ||

The treasure of the Naam abides deep within my heart. My tongue sings the Glorious Praises of the Lord.

ਮਲਾਰ (ਮਃ ੪) (੭) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੮

*Raag Malar Guru Ram Das*

ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥

Sadhaa Anandh Rehai Dhin Raathee Eaek Sabadh Liv Laaee ||

I am forever in bliss, day and night, lovingly attuned to the One Word of the Shabad.

ਮਲਾਰ (ਮਃ ੪) (੭) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੯

*Raag Malar Guru Ram Das*

ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥੩॥

Naam Padhaarathh Sehajae Paaeiaa Eih Sathigur Kee Vaddiaaee ||3||

I have obtained the treasure of the Naam with intuitive ease; this is the glorious greatness of the True Guru.

||3||

ਮਲਾਰ (ਮਃ ੪) (੭) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੯

*Raag Malar Guru Ram Das*

ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਬਲਿ ਜਾਈ ॥

Sathigur Thae Har Har Man Vasiaa Sathigur Ko Sadh Bal Jaaee ||

Through the True Guru, the Lord, Har, Har, comes to dwell within my mind. I am forever a sacrifice to the True Guru.

ਮਲਾਰ (ਮਃ ੪) (੭) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੦

*Raag Malar Guru Ram Das*

ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥

Man Than Arap Rakho Sabh Aagai Gur Charanee Chith Laaee ||

I have dedicated my mind and body to Him, and placed everything before Him in offering. I focus my consciousness on His Feet.

ਮਲਾਰ (ਮਃ ੪) (੭) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੧  
Raag Malar Guru Ram Das

ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥

Apanee Kirapaa Karahu Gur Poorae Aapae Laihu Milaaee ||

Please be merciful to me, O my Perfect Guru, and unite me with Yourself.

ਮਲਾਰ (ਮਃ ੪) (੭) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੧  
Raag Malar Guru Ram Das

ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥੪॥੭॥

Ham Loh Gur Naav Bohithhaa Naanak Paar Langhaaee ||4||7||

I am just iron; the Guru is the boat, to carry me across. ||4||7||

ਮਲਾਰ (ਮਃ ੪) (੭) ੪:੪ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੨  
Raag Malar Guru Ram Das

ਮਲਾਰ ਮਹਲਾ ੪ ਪੜਤਾਲ ਘਰੁ ੩

Malaar Mehalaa 4 Parrathaal Ghar 3

Malaar, Fourth Mehl, Partaal, Third House:

ਮਲਾਰ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੨੬੫

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਮਲਾਰ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੨੬੫

ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥

Har Jan Bolath Sreeraam Naamaa Mil Saadhhasangath Har Thor ||1|| Rehaao ||

The humble servant of the Lord chants the Name of the Supreme Lord; he joins the Saadh Sangat, the Company of the Lord's Holy. ||1||Pause||

ਮਲਾਰ (ਮਃ ੪) (੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੪  
Raag Malar Guru Ram Das

ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥

Har Dhhan Banajahu Har Dhhan Sanchahu Jis Laagath Hai Nehee Chor ||1||

Deal only in the wealth of the Lord, and gather only the wealth of the Lord. No thief can ever steal it. ||1||

ਮਲਾਰ (ਮਃ ੪) (੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੪

*Raag Malar Guru Ram Das*

ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥

Chaathrik Mor Bolath Dhin Raathee Sun Ghanihar Kee Ghor ||2||

The rainbirds and the peacocks sing day and night, hearing the thunder in the clouds. ||2||

ਮਲਾਰ (ਮਃ ੪) (੮) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੫

*Raag Malar Guru Ram Das*

ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥

Jo Bolath Hai Mrig Meen Pankhaeroo S Bin Har Jaapath Hai Nehee Hor ||3||

Whatever the deer, the fish and the birds sing, they chant to the Lord, and no other. ||3||

ਮਲਾਰ (ਮਃ ੪) (੮) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੬

*Raag Malar Guru Ram Das*

ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥

Naanak Jan Har Keerath Gaaee Shhoott Gaeiou Jam Kaa Sabh Sor ||4||1||8||

Servant Nanak sings the Kirtan of the Lord's Praises; the sound and fury of Death has totally gone away.

||4||1||8||

ਮਲਾਰ (ਮਃ ੪) (੮) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੬

*Raag Malar Guru Ram Das*

ਮਲਾਰ ਮਹਲਾ ੪ ॥

Malaar Mehalaa 4 ॥

Malaar, Fourth Mehl:

ਮਲਾਰ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੨੬੫

ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥

Raam Raam Bol Bol Khojathae Baddabhaagee ॥

They speak and chant the Name of the Lord, Raam, Raam; the very fortunate ones seek Him.

ਮਲਾਰ (ਮਃ ੪) (੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੭

*Raag Malar Guru Ram Das*

ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥

Har Kaa Panthh Kooo Bathaavai Ho Thaa Kai Paae Laagee ||1|| Rehaao ॥

Whoever shows me the Way of the Lord - I fall at his feet. ||1||Pause||

ਮਲਾਰ (ਮਃ ੪) (੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੮

*Raag Malar Guru Ram Das*

ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥

Har Hamaaro Meeth Sakhaaee Ham Har Sio Preeth Laagee ||

The Lord is my Friend and Compansion; I am in love with the Lord.

ਮਲਾਰ (ਮਃ ੪) (੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੬੫ ਪੰ. ੧੮

*Raag Malar Guru Ram Das*